

ਧਨਾਸਰੀ ਮਹਲਾ ੩ ॥

Dhanaasaree, Third Mehl:

ਜੋ ਹਰਿ ਸੇਵਹਿ ਤਿਨ ਬਲਿ ਜਾਉ ॥

I am a sacrifice to those who serve the Lord.

ਤਿਨ ਹਿਰਦੈ ਸਾਚੁ ਸਚਾ ਮੁਖਿ ਨਾਉ ॥

The Truth is in their hearts, and the True Name is on their lips.

ਸਾਚੋ ਸਾਚੁ ਸਮਾਲਿਹੁ ਦੁਖੁ ਜਾਇ ॥

Dwelling upon the Truest of the True, their pains are dispelled.

ਸਾਚੈ ਸਬਦਿ ਵਸੈ ਮਨਿ ਆਇ ॥੧॥

Through the True Word of the Shabad, the Lord comes to dwell in their minds. ||1||

ਗੁਰਬਾਣੀ ਸੁਣਿ ਮੈਲੁ ਗਵਾਏ ॥

Listening to the Word of Gurbani, filth is washed off,

ਸਹਜੇ ਹਰਿ ਨਾਮੁ ਮੰਨਿ ਵਸਾਏ ॥੧॥ ਰਹਾਉ ॥

and they naturally enshrine the Lord's Name in their minds. ||1||Pause||

ਕੂੜੁ ਕੁਸਤੁ ਤ੍ਰਿਸਨਾ ਅਗਨਿ ਬੁਝਾਏ ॥

One who conquers fraud, deceit and the fire of desire

ਅੰਤਰਿ ਸਾਂਤਿ ਸਹਜਿ ਸੁਖੁ ਪਾਏ ॥

finds tranquility, peace and pleasure within.

ਗੁਰ ਕੈ ਭਾਣੈ ਚਲੈ ਤਾ ਆਪੁ ਜਾਇ ॥

If one walks in harmony with the Guru's Will, he eliminates his self-conceit.

ਸਾਚੁ ਮਹਲੁ ਪਾਏ ਹਰਿ ਗੁਣ ਗਾਇ ॥੨॥

He finds the True Mansion of the Lord's Presence, singing the Glorious Praises of the Lord. ||2||

ਨ ਸਬਦੁ ਬੁਝੈ ਨ ਜਾਣੈ ਬਾਣੀ ॥

The blind, self-willed manmukh does not understand the Shabad; he does not know the Word of the Guru's Bani,

ਮਨਮੁਖਿ ਅੰਧੇ ਦੁਖਿ ਵਿਹਾਣੀ ॥  
and so he passes his life in misery.

ਸਤਿਗੁਰੁ ਭੇਟੇ ਤਾ ਸੁਖੁ ਪਾਏ ॥  
But if he meets the True Guru, then he finds peace,

ਹਉਮੈ ਵਿਚਹੁ ਠਾਕਿ ਰਹਾਏ ॥੩॥  
and the ego within is silenced. ||3||

ਕਿਸ ਨੋ ਕਹੀਐ ਦਾਤਾ ਇਕੁ ਸੋਇ ॥  
Who else should I speak to? The One Lord is the Giver of all.

ਕਿਰਪਾ ਕਰੇ ਸਬਦਿ ਮਿਲਾਵਾ ਹੋਇ ॥  
When He grants His Grace, then we obtain the Word of the Shabad.

ਮਿਲਿ ਪ੍ਰੀਤਮ ਸਾਚੇ ਗੁਣ ਗਾਵਾ ॥  
Meeting with my Beloved, I sing the Glorious Praises of the True Lord.

ਨਾਨਕ ਸਾਚੇ ਸਾਚਾ ਭਾਵਾ ॥੪॥੫॥  
O Nanak, becoming truthful, I have become pleasing to the True Lord.  
||4||5||